



# Punjab Government Gazette

*Published by Authority*

No. 39]

CHANDIGARH, FRIDAY, SEPTEMBER 29, 2023 (ASVINA 7, 1945 SAKA)

## PART I

**Punjab Government Notifications and Orders**

**ਪੰਜਾਬ ਸਰਕਾਰ**

ਉਚੇਰੀ ਸਿੱਖਿਆ ਵਿਭਾਗ

(ਸਿੱਖਿਆ-1 ਸ਼ਾਖਾ)

**ਨੋਟੀਫਿਕੇਸ਼ਨ**

ਮਿਤੀ 16 ਮਾਰਚ, 2022

**ਨੰ: DPIHE-GRT20MISc/144/2022-SERVICES-DPI-HIGHER EDUCATION/465.-**ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਰਾਜ ਦੇ ਗ੍ਰਾਂਟ ਇੰਨ ਏਡ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਖਾਲੀ 1925 ਆਸਾਮੀਆਂ ਵਿਰੁੱਧ ਭਰਤੀ 229 ਸਹਾਇਕ ਪ੍ਰੋਫੈਸਰਾਂ (ਜਿੰਨ੍ਹਾਂ ਦਾ ਤਿੰਨ ਸਾਲ ਦਾ ਸਮਾਂ ਮਿਤੀ 31-12-2021 ਤੱਕ ਪੂਰਾ ਹੋ ਚੁੱਕਾ ਹੈ), ਦੀ ਤਿੰਨ ਸਾਲ ਪੂਰੇ ਹੋਣ ਦੀ ਮਿਤੀ ਤੋਂ ਰੈਗੂਲਰ ਤਨਖਾਹ ਦੀ ਗ੍ਰਾਂਟ (75% ਗ੍ਰਾਂਟ ਇੰਨ ਏਡ ਸਕੀਮ ਤਹਿਤ) ਦੇਣ ਦੀ ਪ੍ਰਵਾਨਗੀ ਦਿੰਦੇ ਹਨ।

ਸਬੰਧਤ ਕਾਲਜਾਂ ਦੀਆਂ ਮੈਨੇਜਮੈਂਟਾਂ ਇੰਨ੍ਹਾਂ 229 ਸਹਾਇਕ ਪ੍ਰੋਫੈਸਰਾਂ ਨੂੰ ਉਹਨਾਂ ਦੇ ਤਿੰਨ ਸਾਲ ਪੂਰੇ ਹੋਣ ਦੀ ਮਿਤੀ ਤੋਂ ਰੈਗੂਲਰ ਕਰਨ ਸਬੰਧੀ ਮੁਕੰਮਲ ਕਾਰਵਾਈ ਆਪਣੇ ਪੱਧਰ ਤੇ ਕਰਨਗੀਆਂ। ਮੈਨੇਜਮੈਂਟਾਂ ਇਹਨਾਂ 229 ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਸਬੰਧੀ ਅਗਲੇਰੀ ਕਾਰਵਾਈ ਕਰਦੇ ਸਮੇਂ ਪੰਜਾਬ ਸਰਕਾਰ, ਸਬੰਧਤ ਯੂਨੀਵਰਸਿਟੀ, ਯੂ.ਜੀ.ਸੀ. ਅਤੇ ਗ੍ਰਾਂਟ ਇੰਨ ਏਡ ਸਕੀਮ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਪਾਬੰਦ ਹੋਣਗੀਆਂ।

ਚੰਡੀਗੜ੍ਹ

ਮਿਤੀ 16 ਮਾਰਚ, 2022

**ਕ੍ਰਿਸ਼ਨ ਕੁਮਾਰ, ਆਈ.ਏ.ਐਸ.**

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਉਚੇਰੀ ਸਿੱਖਿਆ ਵਿਭਾਗ।

2931/9-2023/Pb. Govt. Press, S.A.S. Nagar